



ਕੋਵਿਡ-19 ਦੇ ਦੌਰਾਨ 15 ਜੂਨ ਤੋਂ ਬ੍ਰੈਂਪਟਨ ਟ੍ਰਾਂਜ਼ਿਟ ਸੇਵਾ ਵਿੱਚ ਤਬਦੀਲੀਆਂ

ਬ੍ਰੈਂਪਟਨ, ਓਨਟਾਰੀਓ (9 ਜੂਨ, 2020) – ਸਿਟੀ ਨੂੰ ਦੁਬਾਰਾ ਖੋਲ੍ਹਣ ਅਤੇ ਬਹਾਲੀ ਯੋਜਨਾ ਦੇ ਹਿੱਸੇ ਦੇ ਤੌਰ ਤੇ, ਸੋਮਵਾਰ, 15 ਜੂਨ ਤੋਂ, ਅਗਲੇ ਨੋਟਿਸ ਤੱਕ, ਬੱਸ ਸੇਵਾ ਵਿੱਚ ਹੇਠਾਂ ਲਿਖੀਆਂ ਤਬਦੀਲੀਆਂ ਹੋਣਗੀਆਂ।

ਇਹ ਯਕੀਨੀ ਬਣਾਉਣ ਲਈ ਕਿ ਸਾਡਾ ਟ੍ਰਾਂਜ਼ਿਟ ਸਿਸਟਮ, ਲੋਕਾਂ ਨੂੰ ਸਿਟੀ ਵਿੱਚ ਚੰਗੀ ਤਰ੍ਹਾਂ ਗਤੀਸ਼ੀਲ ਰੱਖ ਸਕਦਾ ਹੈ, 15 ਜੂਨ ਤੋਂ ਸ਼ੁਰੂ ਕਰਦੇ ਹੋਏ, ਬ੍ਰੈਂਪਟਨ ਟ੍ਰਾਂਜ਼ਿਟ (Brampton Transit) ਦੇ ਹੇਠਾਂ ਦਿੱਤੇ ਰੂਟ ਚਾਲੂ ਹੋ ਜਾਣਗੇ। ਸਾਡੇ ਕੋਲ ਜਿੰਨੇ ਵੀ ਓਪਰੇਟਰ ਉਪਲਬਧ ਹਨ, ਉਹਨਾਂ ਦੇ ਨਾਲ ਇਹਨਾਂ ਬੱਸ ਸੇਵਾਵਾਂ ਨੂੰ ਕਾਇਮ ਰੱਖਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ।

- 501 ਜੂਮ ਕਵੀਨ (501 Züm Queen)
- 502 ਜੂਮ ਮੇਨ (502 Züm Main)
- 511/511A ਜੂਮ ਸਟੀਲਸ (511/511A Züm Steeles)
- 1/1A ਕਵੀਨ (1/1A Queen)
- 2 ਮੇਨ (2 Main)
- 3 ਮੈਕਲੋਗਲਿਨ (3 McLaughlin)
- 4/4A ਚਿੰਗਕੂਜ਼ੀ (4/4A Chinguacousy)
- 5/5A ਬੋਵੇਅਰਡ (5/5A Bovaird)
- 6 ਜੇਮਸ ਪੋਟਰ (6 James Potter)
- 7/7A ਕੈਨੇਡੀ (7/7A Kennedy)
- 8 ਸੈਂਟਰ (8 Centre)
- 9 ਵੋਡਨ (9 Vodden)
- 10 ਸਾਊਥ ਇੰਡਸਟ੍ਰੀਅਲ (10 South Industrial)
- 11/11A ਸਟੀਲਸ (11/11A Steeles)
- 14/14A ਟੋਰਬਰੈਮ (14/14A Torbram)
- 15 ਬ੍ਰੈਮਲੀ (15 Bramalea)
- 18 ਡਿਕਸੀ (18 Dixie)
- 20/20A ਈਸਟ ਇੰਡਸਟ੍ਰੀਅਲ (20/20A East Industrial)
- 23 ਸੈਂਡਲਵੁੱਡ (23 Sandalwood)
- 26 ਮਾਊਂਟ ਪਲੈਜੈਂਟ (26 Mount Pleasant)
- 29 ਵਿਲੀਅਮਸ ਪਾਰਕਵੇ (29 Williams Parkway)
- 30 ਏਅਰਪੋਰਟ ਰੋਡ (30 Airport Road)
- 31 ਮੈਕਵੀਨ (31 McVean)
- 35 ਕਲਾਰਕਵੇ (35 Clarkway)
- 50 ਗੋਰ ਰੋਡ (50 Gore Road)



- 51 ਹੈਰਫੋਰਡ (51 Hereford)
- 52 ਮੈਕਮਰਚੀ (52 McMurchy)
- 53 ਰੇ ਲਾਸਨ (53 Ray Lawson)
- 56 ਕਿੰਗਨੋਲ (56 Kingknoll)
- 57 ਚਾਰੋਲੇਸ (57 Charolais)
- 60 ਮਿਸਿਸਾਗਾ (60 Mississauga)
- 115 ਪੀਅਰਸਨ ਏਅਰਪੋਰਟ ਐਕਸਪ੍ਰੈਸ (115 Pearson Airport Express)

ਕੋਵਿਡ-19 (COVID-19) ਦੇ ਕਾਰਨ, ਸੀਨੀਅਰ ਆਈ.ਡੀ. (Senior ID) ਅਤੇ ਵੈਟਰਨ (Veteran) ਕਾਰਡ ਜਾਰੀ ਨਹੀਂ ਕੀਤੇ ਜਾ ਰਹੇ ਹਨ। ਸਵਾਰੀਆਂ ਅਗਲੇ ਨੋਟਿਸ ਤੱਕ, ਆਪਣੇ ਐਕਸਪਾਇਰ ਹੋਏ ਕਾਰਡਾਂ ਦੀ ਵਰਤੋਂ ਕਰਨਾ ਜਾਰੀ ਰੱਖ ਸਕਦੀਆਂ ਹਨ।

ਸਵਾਰੀਆਂ ਨੂੰ ਯਾਦ ਕਰਾਇਆ ਜਾਂਦਾ ਹੈ ਕਿ ਟਰਮੀਨਲਾਂ ਵਿਖੇ ਗਾਹਕ ਸੇਵਾ (Customer Service) ਕਾਊਂਟਰ ਬੰਦ ਹਨ। ਬ੍ਰੈਮਲੀ (Bramalea), ਬ੍ਰੈਂਪਟਨ ਗੇਟਵੇ (Brampton Gateway) ਅਤੇ ਡਾਊਨਟਾਊਨ (Downtown) ਟਰਮੀਨਲਾਂ ਵਿਖੇ ਟਰਮੀਨਲ ਦੀ ਬਿਲਡਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਰਾਤ 9 ਵਜੇ ਤੱਕ ਹੈ।

ਇਸ ਵੇਲੇ ਜਿਹਨਾਂ ਰੂਟਾਂ ਤੇ ਸੇਵਾ ਚਾਲੂ ਹੈ, ਉਹਨਾਂ ਦੀ ਅਤੇ ਉਹਨਾਂ ਦੇ ਸੈਡਿਊਲ ਦੀ ਸੂਚੀ ਲਈ www.bramptontransit.com ਤੇ ਜਾਓ।

ਕੋਵਿਡ-19 ਤੋਂ ਸੁਰੱਖਿਆ ਸਬੰਧੀ ਉਪਾਅ

ਵੱਧ ਵਾਰ ਸਫਾਈ ਅਤੇ ਸੈਨੀਟਾਈਜ਼ ਕਰਨ ਦਾ ਸੈਡਿਊਲ ਪਹਿਲਾਂ ਵਾਂਗ ਹੀ ਪ੍ਰਭਾਵੀ ਰਹੇਗਾ। ਹਰ 48 ਘੰਟਿਆਂ ਵਿੱਚ ਸਾਰੀਆਂ ਠੋਸ ਸਤ੍ਹਾਵਾਂ, ਓਪਰੇਟਰ ਕੰਪਾਰਟਮੈਂਟਸ ਅਤੇ ਸੀਟਾਂ ਨੂੰ ਰੋਗਾਣੂ ਮੁਕਤ ਕਰਨਾ, ਬ੍ਰੈਂਪਟਨ ਟ੍ਰਾਂਜ਼ਿਟ ਦਾ ਟੀਚਾ ਹੈ। ਇਸ ਵੇਲੇ ਬੱਸਾਂ ਨੂੰ ਹਰੇਕ 24 ਘੰਟਿਆਂ ਵਿੱਚ ਸੈਨੀਟਾਈਜ਼ ਕੀਤਾ ਜਾ ਰਿਹਾ ਹੈ। ਜਿਹਨਾਂ ਫੈਸਿਲਿਟੀਜ਼ ਅਤੇ ਟਰਮੀਨਲਾਂ ਦੀਆਂ ਠੋਸ ਸਤ੍ਹਾਵਾਂ ਹਨ, ਉਹਨਾਂ ਨੂੰ ਰੋਜ਼ਾਨਾ ਪੂੰਝਿਆ ਜਾ ਰਿਹਾ ਹੈ ਅਤੇ ਸੈਨੀਟਾਈਜ਼ ਕੀਤਾ ਜਾ ਰਿਹਾ ਹੈ।

ਪਬਲਿਕ ਟ੍ਰਾਂਜ਼ਿਟ ਤੇ ਮਾਸਕ ਪਹਿਣਨ ਦੀ, ਪੀਲ ਪਬਲਿਕ ਹੈਲਥ (Peel Public Health) ਅਤੇ ਓਨਟੈਰੀਓ ਸਰਕਾਰ (Government of Ontario) ਦੀ ਸਲਾਹ ਦੀ ਪਾਲਣਾ ਕਰਦੇ ਹੋਏ, ਬ੍ਰੈਂਪਟਨ ਟ੍ਰਾਂਜ਼ਿਟ ਦੀਆਂ ਸਵਾਰੀਆਂ ਨੂੰ ਜ਼ੋਰਦਾਰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਵੇਲੇ, ਬੱਸਾਂ ਤੇ ਅਤੇ ਟਰਮੀਨਲਾਂ ਵਿਖੇ ਗੈਰ-ਮੈਡੀਕਲ ਮਾਸਕ (ਕੱਪੜੇ ਦੇ ਬਣੇ ਸਧਾਰਨ ਮਾਸਕ) ਪਹਿਣਨ। ਬ੍ਰੈਂਪਟਨ ਟ੍ਰਾਂਜ਼ਿਟ ਦੀਆਂ ਸਵਾਰੀਆਂ ਅਤੇ ਓਪਰੇਟਰਾਂ ਲਈ, 2 ਜੁਲਾਈ ਤੋਂ ਗੈਰ-ਮੈਡੀਕਲ ਮਾਸਕ ਪਹਿਣਨਾ ਜ਼ਰੂਰੀ ਹੋਵੇਗਾ, ਜਦੋਂ ਉਹਨਾਂ ਲਈ ਕਿਰਾਏ ਦਾ ਭੁਗਤਾਨ ਕਰਨਾ ਜ਼ਰੂਰੀ ਹੋਵੇਗਾ ਅਤੇ ਉਹ ਮੋਹਰਲੇ ਦਰਵਾਜ਼ੇ ਤੋਂ ਬੱਸ ਤੇ ਚੜ੍ਹ ਸਕਣਗੀਆਂ। ਹੋਰ ਜਾਣਕਾਰੀ ਲਈ, [ਇੱਥੇ \(here\)](#) ਕਲਿੱਕ ਕਰੋ।

ਸਿਟੀ, ਸਵਾਰੀਆਂ ਨੂੰ ਬੇਨਤੀ ਕਰਦੀ ਹੈ ਕਿ ਉਹ ਟਰਮੀਨਲਾਂ ਅਤੇ ਬਸ ਸਟੋਪਸ ਤੇ, ਮਾਸਕ ਪਹਿਣ ਕੇ ਵੀ, ਲਗਾਤਾਰ ਸਰੀਰਕ ਦੂਰੀ ਕਾਇਮ ਰੱਖਣ। ਸਵਾਰੀਆਂ ਨੂੰ ਇਹ ਵੀ ਯਾਦ ਕਰਾਇਆ ਜਾਂਦਾ ਹੈ ਕਿ ਉਹ ਹੈਂਡ ਸੈਨੀਟਾਈਜ਼ਰ ਜਾਂ ਵਾਈਪਸ ਜਿਹੇ, ਖੁਦ ਦੇ ਰੋਗਾਣੂ-ਨਾਸ਼ਕ ਪਦਾਰਥ ਆਪਣੇ ਨਾਲ ਰੱਖਣ ਅਤੇ ਵਾਰ-ਵਾਰ ਆਪਣੇ ਹੱਥ ਧੋਣ ਅਤੇ ਖੰਘਦੇ ਜਾਂ ਨਿੱਛਾਂ ਮਾਰਦੇ ਸਮੇਂ, ਮੂੰਹ ਨੂੰ ਆਪਣੀ ਕੂਹਣੀ ਨਾਲ ਢਕ ਲੈਣ।

ਸਿਟੀ ਆਫ ਬ੍ਰੈਂਪਟਨ, ਕੋਵਿਡ-19 ਦੇ ਦੌਰਾਨ, ਜੋਖਮਾਂ ਦਾ ਲਗਾਤਾਰ ਨਿਰੀਖਣ ਕਰਨ ਲਈ ਪੀਲ ਪਬਲਿਕ ਹੈਲਥ ਅਤੇ ਬ੍ਰੈਂਪਟਨ ਐਮਰਜੈਂਸੀ ਮੈਨੇਜਮੈਂਟ ਆਫਿਸ (Brampton Emergency Management Office) ਨਾਲ ਮਿਲ ਕੇ ਕੰਮ ਕਰ ਰਹੀ ਹੈ। ਨਿਯਮਿਤ ਅੱਪਡੇਟਾਂ ਲਈ

www.brampton.ca/covid19 ਤੇ ਜਾਓ ਅਤੇ ਸੇਵਾ ਅੱਪਡੇਟਾਂ ਲਈ bramptontransit.com ਤੇ ਜਾਓ ਜਾਂ Twitter ਤੇ @bramptontransit ਨੂੰ ਫਾਲੋ ਕਰੋ। ਸਵਾਲ ਸਿੱਧੇ ਬ੍ਰੈਂਪਟਨ ਟ੍ਰਾਂਜ਼ਿਟ ਦੇ ਸੰਪਰਕ ਕੇਂਦਰ (Contact Centre) ਵਿਖੇ 905.874.2999 ਤੇ ਪੁੱਛੇ ਜਾ ਸਕਦੇ ਹਨ।

-30-

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca